

ਰਾਗੁ ਗਉੜੀ ਪੂਰਬੀ ਕਬੀਰ ਜੀ ॥

Raag Gauree Poorbee, Kabeer Jee:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥

Where something existed, now there is nothing. The five elements are no longer there.

ਇਤਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥

The Ida, the Pingala and the Sushmanaa - O human being, how can the breaths through these be counted now? ||1||

ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥

The string has been broken, and the Sky of the Tenth Gate has been destroyed. Where has your speech gone?

ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥

This cynicism afflicts me, night and day; who can explain this to me and help me understand? ||1||Pause||

ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥

Where the world is - the body is not there; the mind is not there either.

ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥

The Joiner is forever unattached; now, within whom is the soul said to be contained? ||2||

ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥

By joining the elements, people cannot join them, and by breaking, they cannot be broken, until the body perishes.

ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੁ ਕੈ ਜਾਸੀ ॥੩॥

Of whom is the soul the master, and of whom is it the servant? Where, and to whom does it go? ||3||

ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥

Says Kabeer, I have lovingly focused my attention on that place where the Lord dwells, day and night.

ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥

Only He Himself truly knows the secrets of His mystery; He is eternal and indestructible. ||4||1||52||